

ਤੁਰੰਤ ਰਿਲੀਜ਼ ਲਈ

ਸਿਟੀ ਆਫ ਬ੍ਰੈਂਪਟਨ ਨੇ ਮੇਅਰ ਦੀ COVID-19 ਸੀਨੀਅਰਸ ਸਪੋਰਟ ਟਾਸਕ ਫੋਰਸ ਦੀ ਘੋਸ਼ਣਾ ਕੀਤੀ

ਬ੍ਰੈਂਪਟਨ, ਓਨਟਾਰੀਓ (18 ਮਾਰਚ, 2020) – ਅੱਜ, ਸਿਟੀ ਆਫ ਬ੍ਰੈਂਪਟਨ ਨੇ ਸਥਾਨਕ ਅਰਥਚਾਰੇ ਅਤੇ ਕਮਜ਼ੋਰ ਭਾਈਚਾਰਿਆਂ ਨੂੰ ਸਹਿਯੋਗ ਦੇਣ ਲਈ ਆਪਣੀ ਤੀਜੀ ਖਾਸ ਟਾਸਕ ਫੋਰਸ: ਮੇਅਰ ਦੀ COVID-19 (ਸੀ.ਓ.ਵੀ.ਆਈ.ਡੀ.-19) ਸੀਨੀਅਰਸ ਸਪੋਰਟ ਟਾਸਕ ਫੋਰਸ (Seniors Support Task Force) ਦੀ ਘੋਸ਼ਣਾ ਕੀਤੀ।

ਇਸ ਟਾਸਕ ਫੋਰਸ ਦੇ ਕੋ-ਚੇਅਰ, ਵਾਰਡਸ 7 ਅਤੇ 8 ਦੇ ਰੀਜਨਲ ਕਾਉਂਸਲਰ ਪੈਟ ਫੋਰਟਿਨੀ (Pat Fortini) ਅਤੇ ਵਾਰਡਸ 9 ਅਤੇ 10 ਦੇ ਰੀਜਨਲ ਕਾਉਂਸਲਰ ਗੁਰਪ੍ਰੀਤ ਢਿੱਲੋਂ (Gurpreet Dhillon) ਹੋਣਗੇ। ਖਾਸ ਤੌਰ ਤੇ ਤਿਆਰ ਕੀਤੀ ਇਹ ਟੀਮ, ਉਹਨਾਂ ਜਾਣਕਾਰੀਆਂ ਅਤੇ ਵਸੀਲਿਆਂ ਤੱਕ ਪਹੁੰਚ ਲਈ ਤਾਲਮੇਲ ਕਰਨ ਵਿੱਚ ਮਦਦ ਕਰੇਗੀ, ਜਿਹਨਾਂ ਦੀ ਬ੍ਰੈਂਪਟਨ ਦੇ ਬਜ਼ੁਰਗਾਂ ਨੂੰ ਇਸ ਸਮੇਂ ਦੇ ਦੌਰਾਨ ਸਭ ਤੋਂ ਵੱਧ ਲੋੜ ਹੈ।

ਇਹ ਗਰੁੱਪ, COVID-19 ਦੇ ਵਧਣ ਤੋਂ ਪਹਿਲਾਂ ਹੀ ਪ੍ਰਭਾਵੀ ਪ੍ਰਤੀਕਿਰਿਆ ਕਰਨ ਲਈ, ਸਿਟੀ ਆਫ ਬ੍ਰੈਂਪਟਨ ਦੇ ਐਮਰਜੈਂਸੀ ਓਪਰੇਸ਼ਨਸ ਸੈਂਟਰ (Emergency Operations Centre) ਅਤੇ ਸਿਟੀ ਦੇ ਸਟਾਫ ਦੇ ਨਾਲ ਮਿਲ ਕੇ ਕੰਮ ਕਰੇਗਾ।

ਅੱਜ ਦੀ ਘੋਸ਼ਣਾ, ਬੀਤੇ ਕੱਲ੍ਹ ਮੇਅਰ ਦੀ COVID-19 ਇਕੋਨੋਮਿਕ ਸਪੋਰਟ ਐਂਡ ਰਿਕਵਰੀ (Economic Support and Recovery) ਅਤੇ ਸੋਸ਼ਲ ਸਪੋਰਟ ਟਾਸਕ ਫੋਰਸਿਜ (Social Support Task Forces) ਦੀ ਸ਼ੁਰੂਆਤ ਤੋਂ ਬਾਅਦ ਕੀਤੀ ਗਈ ਹੈ। ਇਸ ਬਾਰੇ [ਇੱਥੇ \(here\)](#) ਹੋਰ ਪੜ੍ਹੋ।

ਸਾਡੇ ਨਾਲ ਜੁੜੋ

ਜੇ ਲੋਕ COVID-19 ਤੋਂ ਰਾਹਤ ਦੇ ਸਿਟੀ ਦੇ ਯਤਨਾਂ ਦੇ ਸਮਰਥਨ ਵਿੱਚ ਆਪਣੀ ਭੂਮਿਕਾ ਨਿਭਾਉਣਾ ਅਤੇ ਮਦਦ ਕਰਨਾ ਚਾਹੁੰਦੇ ਹਨ, ਉਹ ਈਮੇਲ ਰਾਹੀਂ ਸਾਡੇ ਨਾਲ ਜੁੜ ਸਕਦੇ ਹਨ:

- ਮੇਅਰ ਦੀ COVID-19 ਇਕੋਨੋਮਿਕ ਸਪੋਰਟ ਐਂਡ ਰਿਲੀਫ ਟਾਸਕ ਫੋਰਸ (Economic Support and Relief Task Force) - Covid19business@brampton.ca
- ਮੇਅਰ ਦੀ COVID-19 ਸੋਸ਼ਲ ਸਪੋਰਟ ਟਾਸਕ ਫੋਰਸ (Social Support Task Force) - Covid19support@brampton.ca
- ਮੇਅਰ ਦੀ COVID-19 ਸੀਨੀਅਰਸ ਸਪੋਰਟ ਟਾਸਕ ਫੋਰਸ (Seniors Support Task Force) - Covid19seniors@brampton.ca

ਹੋਰ ਜਾਣਕਾਰੀ

ਸਿਟੀ ਦੀਆਂ ਸੇਵਾਵਾਂ ਬਾਰੇ ਬਿਲਕੁੱਲ ਤਾਜ਼ਾ ਜਾਣਕਾਰੀ ਅਤੇ ਅਕਸਰ ਪੁੱਛੇ ਜਾਣ ਵਾਲੇ ਸਵਾਲਾਂ (FAQs), ਅਤੇ ਫੈਸਿਲਿਟੀ ਅਤੇ ਪ੍ਰੋਗਰਾਮਿੰਗ ਬੰਦ ਹੋਣ ਬਾਰੇ ਜਾਣਕਾਰੀ ਲਈ, ਕਿਰਪਾ ਕਰਕੇ ਵੈਬਸਾਈਟ: www.brampton.ca/covid19 ਤੇ ਜਾਓ।

ਪੀਲ ਪਬਲਿਕ ਹੈਲਥ ਵੱਲੋਂ ਦਿੱਤੀ ਜਾਣ ਵਾਲੀ ਬਿਲਕੁੱਲ ਤਾਜ਼ਾ ਜਾਣਕਾਰੀ ਲਈ: www.peelregion.ca/coronavirus ਤੇ ਜਾਓ।

ਹਵਾਲਾ

“ਹਾਲਾਂਕਿ ਬ੍ਰੈਂਪਟਨ ਦੇ ਨਿਵਾਸੀਆਂ ਅਤੇ ਕਰਮਚਾਰੀਆਂ ਨੂੰ ਸੁਰੱਖਿਅਤ ਰੱਖਣ ਵਿੱਚ ਮਦਦ ਲਈ ਸਿਟੀ ਹਾਲ ਬੰਦ ਰਹੇਗਾ, ਪਰੰਤੂ ਇਹ ਯਕੀਨੀ ਬਣਾਉਣ ਲਈ ਕਾਉਂਸਲ ਲਗਾਤਾਰ ਕੰਮ ਕਰ ਰਹੀ ਹੈ ਕਿ ਅਸੀਂ ਸਥਾਨਕ ਅਰਥਚਾਰੇ ਅਤੇ ਕਮਜ਼ੋਰ ਭਾਈਚਾਰਿਆਂ ਨੂੰ ਸਹਿਯੋਗ ਦੇਣ ਲਈ ਨਾਲ ਮਿਲ ਕੇ ਕੰਮ ਕਰ ਰਹੇ ਹਾਂ। ਇਹ ਨਵੀਂ ਟਾਸਕ ਫੋਰਸ ਯਕੀਨੀ ਬਣਾਵੇਗੀ ਕਿ ਅਸੀਂ ਗ੍ਰੈਸਰੀ ਦੀ ਖਰੀਦਦਾਰੀ ਕਰਨ ਅਤੇ ਦਵਾਈਆਂ ਲੈਣ ਵਿੱਚ ਬ੍ਰੈਂਪਟਨ ਦੇ ਬਜ਼ੁਰਗਾਂ ਦੀ

ਸਹਾਇਤਾ ਕਰਨ ਵੱਲ ਪੂਰਾ ਧਿਆਨ ਦੇ ਰਹੇ ਹਾਂ। ਆਪਣੇ ਸਟੇਕਹੋਲਡਰਾਂ ਦੇ ਨਾਲ ਮਿਲ ਕੇ, ਅਸੀਂ ਬ੍ਰੈਂਪਟਨ ਵਿੱਚ COVID-19 ਦੇ ਅਸਰ ਨੂੰ ਘੱਟ ਕਰਨ ਲਈ ਵਚਨਬੱਧ ਹਾਂ।”

- ਪੈਟਰਿਕ ਬ੍ਰਾਊਨ (Patrick Brown), ਮੇਅਰ, ਸਿਟੀ ਆਫ ਬ੍ਰੈਂਪਟਨ

-30-

ਕੈਨੇਡਾ ਵਿੱਚ ਸਭ ਤੋਂ ਵੱਧ ਤੇਜ਼ੀ ਨਾਲ ਵਧਣ ਵਾਲੇ ਸ਼ਹਿਰਾਂ ਵਿੱਚੋਂ ਇੱਕ ਦੇ ਤੌਰ ਤੇ, ਬ੍ਰੈਂਪਟਨ 650,000 ਲੋਕਾਂ ਅਤੇ 70,000 ਕਾਰੋਬਾਰੀਆਂ ਦਾ ਘਰ ਹੈ। ਅਸੀਂ ਜੋ ਵੀ ਕਰਦੇ ਹਾਂ, ਲੋਕਾਂ ਨੂੰ ਧਿਆਨ ਵਿੱਚ ਰੱਖ ਕੇ ਕਰਦੇ ਹਾਂ। ਅਸੀਂ ਸਾਡੇ ਵੰਨ-ਸੁਵੰਨੇ ਭਾਈਚਾਰਿਆਂ ਤੋਂ ਸਰਗਰਮ ਹੁੰਦੇ ਹਾਂ, ਅਸੀਂ ਨਿਵੇਸ਼ ਨੂੰ ਆਕਰਸ਼ਿਤ ਕਰਦੇ ਹਾਂ ਅਤੇ ਅਸੀਂ ਤਕਨੀਕ ਅਤੇ ਵਾਤਾਵਰਣ ਸਬੰਧੀ ਨਵੀਨਤਾ ਨੂੰ ਅੱਗੇ ਵਧਾਉਣ ਦੇ ਸਫ਼ਰ ਤੇ ਹਾਂ। ਅਸੀਂ ਇੱਕ ਅਜਿਹਾ ਸਿਹਤਮੰਦ ਸ਼ਹਿਰ ਬਣਾਉਣ ਵਿੱਚ ਉੱਨਤੀ ਲਈ ਭਾਈਵਾਲੀ ਕਰਦੇ ਹਾਂ, ਜੋ ਸੁਰੱਖਿਅਤ, ਸਥਿਰ ਅਤੇ ਸਫਲ ਹੋਵੇ। ਸਾਡੇ ਨਾਲ [Twitter](#), [Facebook](#), ਅਤੇ [Instagram](#) ਤੇ ਜੁੜੋ। www.brampton.ca ਤੇ ਹੋਰ ਜਾਣੋ।

ਮੀਡੀਆ ਸੰਪਰਕ

ਮੋਨਿਕਾ ਦੁੱਗਲ (Monika Duggal)

ਕੋਆਰਡੀਨੇਟਰ, ਮੀਡੀਆ ਐਂਡ ਕਮਿਊਨਿਟੀ ਐਂਗੇਜਮੈਂਟ

ਸਟ੍ਰੈਟੇਜਿਕ ਕਮਿਊਨਿਕੇਸ਼ਨ

ਸਿਟੀ ਆਫ ਬ੍ਰੈਂਪਟਨ

905-874-3426 | Monika.Duggal@brampton.ca